

*Waheguru Ji Ka Khalsa,
Waheguru Ji Ki Fateh*

Today's Hukamnama

Thursday 26-03-2026

ਰਾਗ ਸੂਹੀ ਮਹਲਾ ੫ ਘਰੁ ੩

Raag Soohee, Fifth Mehl, Third House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:
ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।

ਮਿਥਨ ਮੋਹ ਅਗਨਿ ਸੋਕ ਸਾਗਰ ॥

Attachment to sex is an ocean of fire and pain.
ਜਨਾਹਕਾਰੀ ਦਾ ਪਿਆਰ ਅੱਗ ਅਤੇ ਅਫਸੋਸਦਾਇਕ ਸਮੁੰਦਰ ਹੈ।

ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥

By Your Grace, O Sublime Lord, please save me from it. ||1||
ਹੇ ਮੇਰੇ ਸ਼੍ਰੇਸ਼ਟ ਸੁਆਮੀ, ਤੂੰ ਆਪਣੀ ਰਹਿਮਤ ਧਾਰ ਕੇ ਪ੍ਰਾਣੀ ਨੂੰ ਇਸ ਤੋਂ ਬਚਾ ਲੈ।

ਚਰਣ ਕਮਲ ਸਰਣਾਇ ਨਰਾਇਣ ॥

I seek the Sanctuary of the Lotus Feet of the Lord.
ਮੈਂ ਸੁਆਮੀ ਦੇ ਕੰਵਲ ਰੂਪੀ ਪੈਰਾਂ ਦੀ ਪਨਾਹ ਲਈ ਹੈ,

ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥

He is the Master of the meek, the Support of His devotees. ||1||Pause||
ਜੋ ਮਸਕੀਨਾ ਦਾ ਮਾਲਕ ਅਤੇ ਆਪਣਿਆਂ ਸੰਤਾਂ ਦਾ ਆਸਰਾ ਹੈ। ਠਹਿਰਾਉ।

ਅਨਾਥਾ ਨਾਥ ਭਗਤ ਭੈ ਮੇਟਨ ॥

Master of the masterless, Patron of the forlorn, Eradicator of fear of His devotees.
ਸਾਹਿਬ ਨਿਖਸਮਿਆ ਦਾ ਖਸਮ ਅਤੇ ਆਪਣੇ ਅਨੁਰਾਗੀਆਂ ਦਾ ਡਰ ਨਾਸ ਕਰਨਹਾਰ ਹੈ।

ਸਾਧਸੰਗਿ ਜਮਦੂਤ ਨ ਭੇਟਨ ॥੨॥

In the Saadh Sangat, the Company of the Holy, the Messenger of Death cannot even touch them.
||2||
ਸਤਿਸੰਗਤ ਅੰਦਰ ਵਸਣ ਦੁਆਰਾ ਮੌਤ ਦਾ ਫਰਿਸ਼ਤਾ ਪ੍ਰਾਣੀ ਨੂੰ ਛੂੰਹਦਾ ਤਕ ਨਹੀਂ।

ਜੀਵਨ ਰੂਪ ਅਨੂਪ ਦਇਆਲਾ ॥

The Merciful, Incomparably Beautiful, Embodiment of Life.
ਮਿਹਰਬਾਨ, ਸੁੰਦਰ ਸੁਆਮੀ ਜਿੰਦਗੀ ਦਾ ਸਰੂਪ ਹੈ।

ਰਵਣ ਗੁਣਾ ਕਟੀਐ ਜਮ ਜਾਲਾ ॥੩॥

Vibrating the Glorious Virtues of the Lord, the noose of the Messenger of Death is cut away. ||3||
ਪ੍ਰਭੂ ਦੀਆਂ ਨੇਕੀਆਂ ਵਰਨਣ ਕਰਨ ਦੁਆਰਾ, ਮੌਤ ਦੀ ਫਾਹੀ ਕੱਟੀ ਜਾਂਦੀ ਹੈ।

ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥

One who constantly chants the Ambrosial Nectar of the Naam with his tongue,
ਜੋ ਆਪਣੀ ਜੀਭ ਨਾਲ ਸਦਾ ਸੁਧਾਸਰੂਪ ਨਾਮ ਦਾ ਉਚਾਰਨ ਕਰਦਾ ਹੈ,

ਰੋਗ ਰੂਪ ਮਾਇਆ ਨ ਬਿਆਪੈ ॥੪॥

is not touched or affected by Maya, the embodiment of disease. ||4||
ਉਸ ਨੂੰ ਦੁਖ ਸਰੂਪ ਮੋਹਨੀ ਚਿਮੜਦੀ ਨਹੀਂ।

ਜਪਿ ਗੋਬਿੰਦ ਸੰਗੀ ਸਭਿ ਤਾਰੇ ॥

Chant and meditate on God, the Lord of the Universe, and all of your companions shall be carried
across;
ਸ਼੍ਰਿਸ਼ਟੀ ਦੇ ਸੁਆਮੀ ਦਾ ਸਿਮਰਨ ਕਰਨ ਦੁਆਰਾ ਸਮੂਹ ਸਾਥੀ ਪਾਰ ਉਤਰ ਜਾਂਦੇ ਹਨ,

ਪੋਹਤ ਨਾਹੀ ਪੰਚ ਬਟਵਾਰੇ ॥੫॥

the five thieves will not even approach. ||5||
ਅਤੇ ਪੰਜੇ ਰਸਤੇ ਦੇ ਧਾੜਵੀ ਲਾਗੇ ਨਹੀਂ ਲਗਦੇ।

ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥

One who meditates on the One God in thought, word and deed
ਜੋ ਆਪਣੇ ਖਿਆਲ, ਬਚਨ ਅਤੇ ਅਮਲ ਵਿੱਚ ਇਕ ਸਾਹਿਬ ਦਾ ਸਿਮਰਨ ਕਰਦਾ ਹੈ,

ਸਰਬ ਫਲਾ ਸੋਈ ਜਨੁ ਪਾਏ ॥੬॥

- that humble being receives the fruits of all rewards. ||6||
ਉਹ ਪੁਰਸ਼ ਸਾਰੇ ਫਲ ਪਰਾਪਤ ਕਰ ਲੈਂਦਾ ਹੈ।

ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥

Showering His Mercy, God has made me His own;
ਆਪਣੀ ਕ੍ਰਿਪਾ ਕਰ ਕੇ, ਸੁਆਮੀ ਨੇ ਮੈਨੂੰ ਆਪਣਾ ਨਿੱਜ ਦਾ ਬਣਾ ਲਿਆ ਹੈ,

ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥

He has blessed me with the unique and singular Naam, and the sublime essence of
devotion. ||7||
ਅਤੇ ਮੈਨੂੰ ਆਪਣਾ ਨਿਰੋਲ ਨਾਮ ਅਤੇ ਸੁਧਾ ਅਨੁਰਾਗ ਦਾ ਸੁਆਦ ਪ੍ਰਦਾਨ ਕੀਤਾ ਹੈ।

ਆਦਿ ਮਧਿ ਅੰਤਿ ਪ੍ਰਭੁ ਸੋਈ ॥

In the beginning, in the middle, and in the end, He is God.
ਆਰੰਭ, ਵਿਚਕਾਰ ਅਤੇ ਅਖੀਰ ਵਿੱਚ ਉਹ ਸੁਆਮੀ ਹੀ ਹੈ।

ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

O Nanak, without Him, there is no other at all. ||8||1||2||
ਨਾਨਕ ਉਸ ਦੇ ਬਗੈਰ ਹੋਰ ਕੋਈ ਨਹੀਂ।

ਅੰਗ ੭੬੦